

Special dependent form

Attention: Group insurance administrator

Control number: _____

Employee name: _____

Employee ID number: _____

Complete this form for a dependent child who is under your plan's limiting age. This includes dependents like a niece/nephew, foster child, brother/sister or grandchildren. This does not apply if this is your adopted child, biological child or stepchild. For grandchildren, legal custody/guardianship is required in all states, except Minnesota and Texas. These states require the grandchild be either financially supported, have residency with the grandparent or be claimed as a dependent for federal income tax purposes. To determine eligibility, complete and return this form to your group insurance administrator.

1. What is the full name and relationship of the dependent child?

Name _____

Relationship _____

2. What is the date of birth of the dependent child?

(MM/DD/YYYY) _____

3. When did the child become your dependent child?

(MM/DD/YYYY) _____

4. When did the dependent child become dependent upon the employee for support?

(MM/DD/YYYY) _____

5. Do the employee and the dependent child live in a parent-child relationship at the same address more than 50% of the calendar year? ☐ Yes ☐ No

6. Is the dependent child supported by the employee? (i.e., 50% or more of the child's support comes from the employee.) ☐ Yes ☐ No

7. Is the employee able to claim the dependent child as an exemption for federal tax purposes? ☐ Yes ☐ No

This is to certify that the above is accurate. I understand that misstatement or misrepresentation may result in insurance coverage being void as of the effective date with no benefits payable.

Employee signature _____ Date _____

Innovation Health complies with applicable Federal civil rights laws and does not discriminate, exclude or treat people differently based on their race, color, national origin, sex, age, or disability. Innovation Health provides free aids/services to people with disabilities and to people who need language assistance. If you need a qualified interpreter, written information in other formats, translation or other services, call the number on your ID card. If you believe we have failed to provide these services or otherwise discriminated based on a protected class noted above, you can also file a grievance with the Civil Rights Coordinator by contacting:

Civil Rights Coordinator
P.O. Box 14462
Lexington, KY 40512
1-800-648-7817, TTY: 711
Fax: **859-425-3379**
E-mail: **CRCordinator@aetna.com.**

You can also file a civil rights complaint with the U.S. Department of Health and Human Services, Office for Civil Rights Complaint Portal, available at **<https://ocrportal.hhs.gov/ocr/portal/lobby.jsf>**, or at: U.S. Department of Health and Human Services, 200 Independence Avenue SW., Room 509F, HHH Building, Washington, DC 20201, at **1-800-368-1019, 800-537-7697** (TDD).

Innovation Health is the brand name used for products and services provided by Innovation Health Insurance Company and /or Innovation Health Plan, Inc. Innovation Health is an affiliate of Inova and Aetna Life Insurance Company and its affiliates. Aetna and its affiliates provide certain management services to Innovation Health.

DOI Written Notice of Availability of Language Assistance

No Cost Language Services. You can get an interpreter. You can get documents read to you and some sent to you in your language. For help, call us at the number listed on your ID card or 1-877-287-0117. For more help call the CA Dept. of Insurance at 1-800-927-4357 English

Servicios de idiomas sin costo. Puede obtener un intérprete. Le pueden leer documentos y que le envíen algunos en español. Para obtener ayuda, llámenos al número que figura en su tarjeta de identificación o al 1-877-287-0117. Para obtener más ayuda, llame al Departamento de Seguros de CA al 1-800-927-4357. Spanish

免費語言服務。 您可獲得口譯員服務，用中文把文件唸給您聽。欲取得協助，請致電您的保險卡所列的電話號碼，或撥打 1-877-287-0117 與我們聯絡。欲取得其他協助，請致電 1-800-927-4357 與加州保險部聯絡。Chinese

Các Dịch Vụ Trợ Giúp Ngôn Ngữ Miễn Phí. Quý vị có thể được nhận dịch vụ thông dịch và được người khác đọc giúp các tài liệu bằng tiếng Việt. Để được giúp đỡ, hãy gọi cho chúng tôi tại số điện thoại ghi trên thẻ hội viên của quý vị hoặc 1-877-287-0117. Để được trợ giúp thêm, xin gọi Sở Bảo Hiểm California tại số 1-800-927-4357. Vietnamese

무료 통역 서비스. 귀하는 한국어 통역 서비스를 받으실 수 있으며 한국어로 서류를 낭독해주는 서비스를 받으실 수 있습니다. 도움이 필요하신 분은 귀하의 ID 카드에 나와있는 안내 전화: 1-877-287-0117번으로 문의해 주십시오. 보다 자세한 사항을 문의하실 분은 캘리포니아 주 보험국, 안내 전화 1-800-927-4357번으로 연락해 주십시오. Korean

Walang Gastos na mga Serbisyo sa Wika. Makakakuha ka ng interpreter o tagasalin at maipababasa mo sa Tagalog ang mga dokumento. Para makakuha ng tulong, tawagan kami sa numerong nakalista sa iyong ID card o sa 1-877-287-0117. Para sa karagdagang tulong, tawagan ang CA Dept. of Insurance sa 1-800-927-4357 Tagalog

Անվճար Լեզվափոխ ծառայություններ: Դուք կարող եք թարգման ձեռք բերել և փաստաթղթերը ընթերցել սալ ձեզ համար հայերեն լեզվով: Օգնության համար մեզ զանգահարեք ձեր ինքնության (ID) տոմսի վրա նշված կամ 1-877-287-0117 համարով: Լրացուցիչ օգնության համար 1-800-927-4357 համարով զանգահարեք Կալիֆոռնիայի Ապահովագրության Բաժանմունք: Armenian

Бесплатные услуги перевода. Вы можете воспользоваться услугами переводчика, и ваши документы прочтут для вас на русском языке. Если вам требуется помощь, звоните нам по номеру, указанному на вашей идентификационной карте, или 1-877-287-0117. Если вам требуется дополнительная помощь, звоните в Департамент страхования штата Калифорния (Department of Insurance) по телефону 1-800-927-4357. Russian

無料の言語サービス 日本語で通訳をご提供し、書類をお読みします。サービスをご希望の方は、IDカード記載の番号または1-877-287-0117までお問い合わせください。更なるお問い合わせは、カリフォルニア州保険庁、1-800-927-4357までご連絡ください。Japanese

خدمات مجاني مربوط به زبان. می‌توانید از خدمات یک مترجم شفاهی استفاده کنید و بگوئید مدارک به زبان فارسی برایتان خوانده شوند. برای دریافت کمک، با ما از طریق شماره تلفنی که روی کارت شناسایی شما قید شده است و یا این شماره 1-877-287-0117 تماس بگیرید. برای دریافت کمک بیشتر، به CA Dept. of Insurance (اداره بیمه کالیفرنیا) به شماره 1-800-927-4357 تلفن کنید. Persian

ਮੁਫਤ ਭਾਸ਼ਾ ਸੇਵਾਵਾਂ: ਤੁਸੀਂ ਦੁਬਾਰੀਏ ਦੀਆਂ ਸੇਵਾਵਾਂ ਹਾਸਲ ਕਰ ਸਕਦੇ ਹੋ ਅਤੇ ਦਸਤਾਵੇਜ਼ਾਂ ਨੂੰ ਪੰਜਾਬੀ ਵਿੱਚ ਸੁਣ ਸਕਦੇ ਹੋ। ਕੁਝ ਦਸਤਾਵੇਜ਼ ਤੁਹਾਨੂੰ ਪੰਜਾਬੀ ਵਿੱਚ ਭੇਜੇ ਜਾ ਸਕਦੇ ਹਨ। ਮਦਦ ਲਈ, ਤੁਹਾਡੇ ਆਈਡੀ (ID) ਕਾਰਡ 'ਤੇ ਦਿੱਤੇ ਨੰਬਰ 'ਤੇ ਜਾਂ 1-877-287-0117 'ਤੇ ਸਾਨ ਫ਼ਨ ਕਰੋ। ਵਧੇਰ ਮਦਦ ਲਈ ਕੈਲੀਫ਼ੋਰਨੀਆ ਡਿਪਾਰਟਮੈਂਟ ਆਫ਼ ਇਨਸ਼ੂਰੈਂਸ ਨੂੰ 1-800-927-4357 'ਤੇ ਫ਼ੋਨ ਕਰੋ। Punjabi

សេវាកម្មភាសាឥតគិតថ្លៃ ។ អ្នកអាចទទួលបានអ្នកបកប្រែភាសា និងអានឯកសារជូនអ្នកជា ភាសាខ្មែរ ។ សម្រាប់ជំនួយ សូមទូរស័ព្ទមកលើកខ្ញុំតាមលេខដែលមាន បង្ហាញលើប័ណ្ណសំគាល់ខ្លួនរបស់អ្នក ឬលេខ 1-877-287-0117 ។ សម្រាប់ជំនួយបន្ថែមទៀត សូមទូរស័ព្ទទៅក្រសួងធានារ៉ាប់រងរដ្ឋកាលីហ្វ័រញ៉ា តាមលេខ 1-800-927-4357 Khmer

خدمات ترجمة بدون تكلفة. يمكنك الحصول على مترجم وقراءة الوثائق لك باللغة العربية. للحصول على المساعدة، اتصل بنا على الرقم المبين على بطاقة عضويتك أو على الرقم 1-877-287-0117. للحصول على المزيد من المعلومات، اتصل بإدارة التأمين لولاية كاليفورنيا على الرقم 1-800-927-4357 Arabic

Cov Kev Pab Txhais Lus Tsis Them Nqi. Koj yuav thov tau kom muaj neeg los txhais lus rau koj thiab kom neeg nyeem cov ntawv ua lus Hmoob. Yog xav tau kev pab, hu rau peb ntawm tus xov tooj nyob hauv koj daim yuaj ID los sis 1-877-287-0117. Yog xav tau kev pab ntawv hu rau CA lub Caj Meem Fai Muab Kev Tuav Pov Hwm ntawm 1-800-927-4357 Hmong

Hindi	बिना किसी कीमत के भाषा सेवाओं का उपयोग करने के लिए, अपने आईडी कार्ड पर दिए नंबर पर कॉल करें।
Hmong	Yuav kom tau kev pab txhais lus tsis muaj nqi them rau koj, hu tus naj npawb ntawm koj daim npav ID.
Igbo	Inweta enyemaka asụsụ na akwughị ụgwọ obula, kpọọ nomba nọ na kaadi njirimara gi!
Ilocano	Tapno maakses dagiti serbisio ti pagsasao nga awanan ti bayadna, awagan ti numero nga adda ayan ti ID kardmo.
Indonesian	Untuk mengakses layanan bahasa tanpa dikenakan biaya, silakan hubungi nomor telepon di kartu asuransi Anda.
Italian	Per accedere ai servizi linguistici senza alcun costo per lei, chiami il numero sulla tessera identificativa.
Japanese	無料の言語サービスは、IDカードにある番号にお電話ください。
Karen	လၢတၢ်ကမ္ဘာ့ကဵုတၢ်မၤစၢ်အတၢ်ဖံးတၢ်မၤတဖၣ် လၢတၢ်အိၣ်ဒီးအံၤလၢတၢ်ကတၢၢ်အိၣ်အံၤကိးဘၣ်လိတဲစိနီၣ်ဂံၢ်လၢတၢ်အိၣ်လၢတၢ်နီၣ်ဂံၢ် ၁၀ (၅၅) အလံၤတက့ၢ်ၤ
Korean	무료 다국어 서비스를 이용하려면 보험 ID 카드에 수록된 번호로 전화해 주십시오.
Kru-Bassa	I nyuu kosna mahola ni language services ngui nsaa wogui wo, sebel i nsinga i ye ntilga i kat yong matibla
Kurdish	بۆ دەستگیر کردن به خدماتگوزاری زمان بیهی تیچوون بۆ تۆ، په‌یوهندی بکه به ژماره‌ی سهر ئای دی (ID) کارتێ خۆت.
Lao	ເພື່ອເຂົ້າເຖິງບໍລິການພາສາທີ່ບໍ່ເສຍຄ່າ, ໃຫ້ໃບຫາເປີໂທຢູ່ໃນບັດປະຈຳຕົວຂອງທ່ານ.
Marathi	आपल्याला कोणत्याही शुल्काशिवाय भाषा सेवांपर्यंत पोहोचण्यासाठी, आपल्या ID कार्डवरील क्रमांकावर फोन करा.
Marshallese	Ñan bōk jipañ kōn kajin ilo an ejjelōk wōñean ñan kwe, kwōn kallok nōmba eo ilo kaat in ID eo aṃ.
Micronesian-Ponapean	Pwehn alehdi sawas en lokaia kan ni sohte pweipwei, koahlih nempe nan amhw doaropwe en ID.
Mon-Khmer, Cambodian	ដើម្បីទទួលបានសេវាភាសាដោយឥតគិតថ្លៃសម្រាប់លោកអ្នក សូមហៅទូរសព្ទទៅកាន់លេខដែលមាននៅលើប័ណ្ណសម្គាល់ខ្លួនរបស់លោកអ្នក។
Navajo	T'áá ni nizaad k'ehjí bee níká a'doowoł doo bááh ílínígóó naaltsoos bee atah nílíggo nanitinígíí bee néého'dółzinígíí béesh bee hane'í biká'ígíí áají' hólne'.
Nepali	भाषासम्बन्धी सेवाहरूमाथि निःशुल्क पहुँच राख्न आफ्नो कार्डमा रहेको नम्बरमा कल गर्नुहोस्।
Nilotic-Dinka	Të kɔɔr yin ran de wëër de thokic ke cîn wëu kɔr keek tënɔŋ yin. Ke yin cɔl ran ye kɔc kuɔny në namba de abac tɔ në ID kard duɔn de tiit de nyin de panakim kɔu.
Norwegian	For tilgang til kostnadsfri språktjenester, ring nummeret på ID-kortet ditt.
Pennsylvanian-Dutch	Um Schprooch Services zu griege mitaus Koscht, ruff die Nummer uff dei ID Kaart.
Persian Farsi	برای دسترسی به خدمات زبان به طور رایگان، با شماره قید شده روی کارت شناسایی خود تماس بگیرید.
Polish	Aby uzyskać dostęp do bezpłatnych usług językowych, należy zadzwonić pod numer podany na karcie identyfikacyjnej.

Portuguese	Para aceder aos serviços linguísticos gratuitamente, ligue para o número indicado no seu cartão de identificação.
Punjabi	ਤੁਹਾਡੇ ਲਈ ਬਿਨਾਂ ਕਿਸੇ ਕੀਮਤ ਵਾਲੀਆਂ ਪੰਜਾਬੀ ਸੇਵਾਵਾਂ ਦੀ ਵਰਤੋਂ ਕਰਨ ਲਈ, ਆਪਣੇ ਆਈਡੀ ਕਾਰਡ 'ਤੇ ਦਿੱਤੇ ਨੰਬਰ 'ਤੇ ਫ਼ੋਨ ਕਰੋ।
Romanian	Pentru a accesa gratuit serviciile de limbă, apălați numărul de pe cardul de membru.
Russian	Для того чтобы бесплатно получить помощь переводчика, позвоните по телефону, приведенному на вашей идентификационной карте.
Samoan	Mō le mauaina o 'au'aunaga tau gagana e aunoa ma se tologi, vala'au le numera i luga o lau pepa ID.
Serbo-Croatian	Za besplatne prevodilačke usluge pozovite broj naveden na Vašoj identifikacionoj kartici.
Spanish	Para acceder a los servicios lingüísticos sin costo alguno, llame al número que figura en su tarjeta de identificación.
Sudanic Fulfulde	Heeba a naasta nder ekkitol jaangirde woldeji walla yobugo, ewnu lamba je don windi ha do derowol maada.
Swahili	Kupata huduma za lugha bila malipo kwako, piga nambari iliyo kwenye kadi yako ya kitambulisho.
Syriac-Assyrian	ܟܘܦܬܐ ܗܘܕܡܐ ܙܐ ܠܘܒܐ ܒܝܠܐ ܡܠܝܦܐ ܟܘܟܐ, ܡܝܥܐ ܢܡܒܪܐ ܝܠܝܐ ܟܘܢܝܐ ܟܕܝ ܝܐܟܐ ܝܐ ܟܝܬܐܡܒܠܝܫܐ.
Swahili	Kupata huduma za lugha bila malipo kwako, piga nambari iliyo kwenye kadi yako ya kitambulisho.
Tagalog	Upang ma-access ang mga serbisyo sa wika nang walang bayad, tawagan ang numero sa iyong ID card.
Telugu	భాష సేవలను మీకు ఖర్చు లేకుండా అందుకునేందుకు, మీ ఐడి కార్డుపై ఉన్న నంబరుకు కాల్ చేయండి.
Thai	หากท่านต้องการเข้าถึงการบริการทางด้านภาษาโดยไม่เสียค่าใช้จ่าย โปรดโทรหมายเลขที่แสดงอยู่บนบัตรประจำตัวของท่าน
Tongan	Kapau 'oku ke fiema'u ta'etōtōngi 'a e ngaahi sēvesi kotoa pē he ngaahi lea kotoa, telefoni ki he fika 'oku hā atu 'i ho'o ID kaati.
Turkish	Dil hizmetlerine ücretsiz olarak erişmek için kimlik kartınızdaki numarayı arayın.
Ukrainian	Щоб безкоштовно отримати мовні послуги, задзвоніть за номером, вказаним на вашій ідентифікаційній картці.
Urdu	لسانی خدمات تک مُفت رسائی کے لیے، اپنے بیمہ کے ID کارڈ پر درج نمبر پر کال کریں۔
Vietnamese	Để sử dụng các dịch vụ ngôn ngữ miễn phí, vui lòng gọi số điện thoại ghi trên thẻ ID của quý vị.
Yiddish	צו באקומען שפראך סערוויסעס פריי פון אפצאל, רופט דעם נומער אויף אייער ID קארטל.
Yoruba	Láti ráyèsí àwọn isẹ̀ èdè fún ọ̀ lófẹ̀ẹ̀, pe nọmbà tò wà lóri káàdì ìdánimọ̀ rẹ̀.